

ਮੁਖਵਾਕ ਨੰਬਰ ੩੧

[ਆਦਿ ਅੰਗ ੫੬੭]

ਵਡਹੰਸ ਮਹਲਾ ੩ ਛੰਤ ੧ੳ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ
ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ
ਕੀਤ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ
ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ
ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ
ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੂਰੇ
ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ
ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ ਭਾਵੈ
ਸਬਦੇ ਰਹੈ ਹਦੂਰੇ ॥੨॥ ਸੋਹਾਗਣੀ ਜਾਇ ਪੁਛਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥ ਪਿਰ ਕਾ
ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥ ਜਿਨੀ ਆਪੁ ਗਵਾਇਆ ਤਿਨੀ ਪਿਰੁ
ਪਾਇਆ ਰੰਗਿ ਸਿਉ ਰਲੀਆ ਮਾਣੈ ॥ ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ
ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ
ਸੀਗਾਰੁ ਬਣਾਇਆ ॥੩॥ ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ ਸਦਾ ਮੁਈਏ
ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ
ਰਲੀਆਲਾ ਜੋਬਨੁ ਬਾਲਾ ਅਨਦਿਨੁ ਕੀਤ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ
ਸੁਹਾਏ ॥ ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥

ਵਡਹੰਸ ਮਹਲਾ ੩ ਛੰਤ

੧ੳ ਸਤਿਗੁਰ ਪ੍ਰਸਾਦਿ ॥ ੧=ਅਦੁੱਤੀ। ੳ=ਪ੍ਰਕਾਸ਼ ਰੂਪ। ਸਤਿ=ਨਾਸ ਤੋਂ ਰਹਿਤ। ਗੁਰ=ਚੇਤਨ।
 ਪ੍ਰਸਾਦਿ=ਅਨੰਦ ਸਰੂਪ ॥

ਉਥਾਨਕਾ—ਇਸ ਮੁਖਵਾਕ ਵਿਚ ਦੋ ਸਖੀਆਂ ਦੇ ਸੰਬਾਦ ਦੁਆਰਾ ਉਪਦੇਸ਼ ਕਰਦੇ ਹਨ ਕਿ ਜਿਵੇਂ ਇਕ ਵੱਡੀ ਉਮਰ ਦੀ ਸਖੀ ਜਿਸ ਕੋਲ ਜਿੰਦਗੀ ਦੇ ਕੁਝ ਆਪਣੇ ਅਮਲੀ ਤਜਰਬੇ ਹਨ। ਉਹ ਜਾਣਦੀ ਹੈ ਕਿ ਕਿਵੇਂ ਆਪਣਾ ਆਪ ਮੇਟ ਕੇ ਪਤੀ ਨੂੰ ਪ੍ਰਸੰਨ ਕੀਤਾ ਹੈ ਤੇ ਪਤੀ ਮਿਲਾਪ ਦਾ ਸੁਖ-ਅਨੰਦ ਮਾਣਿਆ ਹੈ। ਜਿਸ ਤਰ੍ਹਾਂ ਇਹ ਵੱਡੀ ਉਮਰ ਦੀ ਸਖੀ ਛੋਟੀ ਉਮਰ ਦੀ ਕੁਆਰ ਅਵਸਥਾ ਵਾਲੀ, ਬਾਲੀ-ਭੋਲੀ ਤੇ ਪਤੀ ਮਿਲਾਪ ਤੋਂ ਅਣਜਾਣ ਸਖੀ ਨੂੰ ਸਿਖਿਆ ਦੇ ਕੇ ਸਿਆਣੀ ਕਰਦੀ ਹੈ। ਇਸੇ ਤਰ੍ਹਾਂ ਸੰਤ ਰੂਪ ਸੁਹਾਗਣ ਦੁਆਰਾ ਜਗਿਆਸੂ ਰੂਪ ਛੋਟੀ ਸਖੀ ਨੂੰ ਪਤੀ ਪ੍ਰਮਾਤਮਾ ਦੇ ਮਿਲਣ ਦੇ ਦੱਸੇ ਢੰਗ ਤਰੀਕੇ ਇਸ ਸ਼ਬਦ ਵਿਚ ਵਰਨਣ ਕੀਤੇ ਹਨ।

ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥

ਇਸ ਤੁਕ ਵਿਚ ਮੁਈਏ ਪਦ ਆਇਆ ਹੈ ਜਿਸ ਦਾ ਆਪਣੀ ਪੰਜਾਬੀ ਵਿਚ ਭਾਵ ਹੈ ਮਰ ਜਾਈਏ ਤੇ ਪਹਾੜੀ ਬੋਲੀ ਵਿਚ ਮੁਈਏ=ਪਿਆਰੀਏ ਦਾ ਵਾਚਕ ਹੈ। ਹੇ ਪਿਆਰੀਏ! ਜੇ ਆਪਣੇ ਪਤੀ ਪ੍ਰਮਾਤਮਾ ਦੇ ਪ੍ਰੇਮ ਵਿਚ ਰੱਤੀ ਭਾਵ ਤਦਾਕਾਰ ਹੋਈ ਹੈ ਉਹ ਇਸਤ੍ਰੀ ਸੋਭਾ ਵਾਲੀ ਹੈ। ਅਥਵਾ ਜੇ ਇਸ ਪਦ ਤੋਂ ਮੁਈਏ=ਮਰੀ ਹੋਈਏ ਅਰਥ ਲੈਣਾ ਤਾਂ ਸੰਸਾਰ ਵਲੋਂ ਮਰੀ ਹੋਈ ਜਗਿਆਸੂ ਰੂਪ ਇਸਤ੍ਰੀਏ! ਜੇ ਤੂੰ ਆਪਣੇ ਪਤੀ ਪ੍ਰਮੇਸ਼ਰ ਦੇ ਰੰਗਿ-ਅਨੰਦ ਵਿੱਚ ਤਦਾਕਾਰ

ਹੋਈ ਤਾਂ ਉਹ ਸੁਭ ਗੁਣਾਂ ਦੇ ਸਾਹਿਤ ਹੋਣ ਕਰਕੇ ਲੋਕ ਪ੍ਰਲੋਕ ਵਿੱਚ ਸੋਭਾਵੰਤੀ=ਸੋਭਾ ਵਾਲੀ ਹੋਈ ਹੈ।

ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥

ਹੇ ਜਗਿਆਸੂ ਰੂਪ ਪਿਆਰੀ ਸਖੀਏ! ਗੁਰਾਂ ਦੇ ਸੱਚੇ ਉਪਦੇਸ਼ ਵਿਚ ਜਿਸ ਦੀ ਬੁੱਧੀ ਮਿਲ ਰਹੀ ਹੈ ਉਹ ਪਿਆਰੇ ਪਿਰੁ=ਪਤੀ ਪ੍ਰਮਾਤਮਾ ਦੇ ਮਿਲਾਪ ਦੇ ਅਨੰਦ ਨੂੰ ਭਾਇ=ਪ੍ਰੇਮ ਸਹਿਤ ਰਾਵੇ=ਮਾਨਣਾ ਵਾ ਭੋਗਣਾ ਕਰੇਗੀ।

ਨੋਟ : ਰਾਵੇ—ਇਹ ਪਦ ਸੰਸਕ੍ਰਿਤ ਦਾ ਹੈ।

ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥

ਜੋ ਪਿਆਰੇ ਪਤੀ ਪ੍ਰਮਾਤਮਾ ਵਿਚ ਭਾਇ=ਪ੍ਰੇਮ ਕਰਦੀ ਹੈ ਉਸਨੂੰ ਕੰਤਿ=ਪਤੀ ਪ੍ਰਮਾਤਮਾ ਨੇ ਸੁਭ ਗੁਣਾਂ ਨਾਲ ਸਵਾਰਿਆ ਹੈ। ਜਿਸਨੂੰ ਸਵਾਰਿਆ ਹੈ ਉਸ ਨੇ ਹਰਿ ਹਰਿ ਦੇ ਨਾਲ ਨੇਹੁ=ਪ੍ਰੇਮ ਰਚਾਉਣਾ ਕੀਤਾ ਹੈ। ਜੋ ਪਿਆਰੇ ਨੂੰ ਭਾ ਗਈ ਉਹ ਪਿਆਰੀ ਸਖੀ ਜਗਿਆਸੂ ਰੂਪ ਕਰਕੇ ਕੰਤਿ=ਪਤੀ ਪ੍ਰਮਾਤਮਾ ਨੇ ਸਵਾਰ ਲਈ ਹੈ।

ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥

ਜਿਸ ਦੇ ਮਨ ਵਿਚ ਗੁਰੂ ਦਾ ਉਪਦੇਸ਼ ਸਮਾਇਆ=ਵਸਿਆ ਹੈ ਉਸਨੇ ਆਪੁ=ਹੰਕਾਰ ਨੂੰ ਗਵਾ ਦਿੱਤਾ ਹੈ ਜਾਂ ਹੰਕਾਰ ਆਦਿਕਾਂ ਨੂੰ ਗਵਾਇਆ=ਨਾਸ ਕੀਤਾ ਹੈ ਤਾਂ ਫਿਰ ਪਿਰੁ=ਪਤੀ ਪ੍ਰਮਾਤਮਾ ਨੂੰ ਪਾਇਆ=ਪ੍ਰਾਪਤ ਕੀਤਾ ਹੈ।

ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥

ਗੁਰਾਂ ਦੇ ਸਬਦਿ=ਉਪਦੇਸ਼ ਕਰਕੇ ਜਿਸ ਨੂੰ ਪ੍ਰੇਮ ਦੀ ਕਸਾਈ=ਖਿੱਚ ਪਈ ਹੈ ਅਤੇ ਅੰਤਹਕਰਣ ਵਿੱਚ ਪ੍ਰੀਤ ਜਾਗੀ ਹੈ ਉਹ ਸੁਹਾਈ=ਸੋਭਾ ਵਾਲੀ ਧਨ=ਇਸਤਰੀ ਪਤੀ ਦੀ ਪਿਆਰੀ ਹੋਈ ਹੈ।

ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਉਹ ਜਗਿਆਸੂ ਰੂਪ ਇਸਤ੍ਰੀ ਪਿਰੁ=ਪਤੀ ਪ੍ਰਮਾਤਮਾ ਨੇ ਆਪਣੇ ਨਾਲ ਮੇਲ ਲਈ ਹੈ ਅਤੇ ਸਚੇ ਸਾਹਿ=ਪਤੀ ਨੇ ਉਸ ਦੀ ਇੱਜ਼ਤ ਲੋਕ ਪ੍ਰਲੋਕ ਵਿਚ ਸਵਾਰੀ ਹੈ।

ਨਿਰਗੁਣਵੰਤੀਏ ਪਿਰੁ ਦੇਖਿ ਹਦੁਰੇ ਰਾਮ ॥

ਹੇ ਸੁਭ ਗੁਣਾਂ ਤੋਂ ਹੀਣ ਮੱਤ ਵਾਲੀਏ! ਰਾਮ=ਵਿਆਪਕ ਰੂਪ ਪਤੀ ਨੂੰ ਹਦੁਰੇ=ਨੇੜੇ ਹੀ ਵੇਖਣਾ ਕਰ ਭਾਵ ਪ੍ਰਮਾਤਮਾ ਹਰ ਜਗ੍ਹਾ ਹੈ, ਅਗਿਆਨ ਦਾ ਪੜਦਾ ਲਾਹ ਕੇ ਵੇਖਣਾ ਕਰ।

ਗੁਰਮੁਖਿ ਜਿਨੀ ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥

ਉਹ ਜਾਣਦੇ ਹਨ ਕਿ ਪਿਰੁ=ਪਤੀ ਪ੍ਰਮਾਤਮਾ ਸਾਰੇ ਲੋਕਾਂ ਅਤੇ ਚਾਰੇ ਖਾਣੀਆਂ ਵਿਚ ਵੀ ਭਰਪੂਰੇ=ਪਰੀਪੂਰਨ ਹੋ ਰਿਹਾ ਹੈ, ਵਾ ਇਸ ਪ੍ਰਕਾਰ ਜਾਣਦੇ ਹਨ ਕਿ ਪਤੀ ਪ੍ਰਮਾਤਮਾ ਭਰਪੂਰ ਹੋ ਕੇ ਸਾਰੇ ਰਵਿ=ਮਿਲ ਰਿਹਾ ਹੈ। ਜਿਨ੍ਹਾਂ ਨੇ ਮੁਖੀ ਗੁਰਾਂ ਦੁਆਰਾ ਰਾਮ ਨਾਮ ਨੂੰ ਰਾਵਿਆ=ਉਚਾਰਿਆ ਹੈ ਉਹਨਾਂ ਨੇ ਹੀ ਪਤੀ ਪ੍ਰਮਾਤਮਾ ਨੂੰ ਸਾਰੇ ਰਵਿ=ਮਿਲਿਆ ਹੋਇਆ ਜਾਣਿਆ ਹੈ।

ਪਿਰੁ ਰਵਿ ਰਹਿਆ ਭਰਪੂਰੇ ਵੇਖੁ ਹਜੁਰੇ ਜੁਗਿ ਜੁਗਿ ਏਕੋ ਜਾਤਾ ॥

ਜਿਸ ਨੇ ਭਰਪੂਰੇ=ਪਰੀਪੂਰਨ ਪਤੀ ਪ੍ਰਮਾਤਮਾ ਨੂੰ ਸਾਰੇ ਰਵਿ=ਵਿਆਪਕ ਹੋ ਰਿਹਾ ਜਾਣਕੇ ਆਪਣੇ ਹਜੁਰੇ=ਨੇੜੇ ਹੀ ਵੇਖ ਲਿਆ ਉਸ ਨੇ ਜੁਗਾਂ ਜੁਗੰਤਰਾਂ ਵਿਚ ਇਕੋ-ਵਾਹਿਗੁਰੂ ਨੂੰ ਜਾਤਾ=ਜਾਣਿਆ ਹੈ।

ਧਨ ਬਾਲੀ ਭੋਲੀ ਪਿਰੁ ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥

ਉਹ ਬਾਲੀ=ਬਾਲਕ ਅਵਸਥਾ ਵਾਲੀ ਜਗਿਆਸੂ ਰੂਪ ਭੋਲੀ=ਛਲ ਰਹਿਤ ਧਨ=ਇਸਤ੍ਰੀ ਸਹਿਜ=ਸਹਜੇ ਹੀ ਪਿਰੁ=ਪਤੀ ਪ੍ਰਮਾਤਮਾ ਦੇ ਮਿਲਾਪ ਰੂਪ ਅਨੰਦ ਨੂੰ ਮਾਣਦੀ ਹੈ ਅਤੇ ਕਰਮ ਫਲਬਰ ਦਾਤਾ ਪਤੀ ਆਪੇ ਹੀ ਆ ਕੇ ਉਸਨੂੰ ਮਿਲਿਆ ਹੈ, ਅਥਵਾ : ਧਨ ਬਾਲੀ ਭੋਲੀ : ਭਾਵੇਂ ਧਨ=ਇਸਤ੍ਰੀ ਬਾਲੀ=ਬਾਲਕੀ, ਭੋਲੀ=ਭੋਲੇ ਸੁਭਾਅ ਵਾਲੀ ਸੀ, ਵਾ ਬਾਲੀ=ਕੋਮਲ ਸਾਧਨਾ ਭਾਵ ਨਿੰਮ੍ਰਤਾ ਵਾਲੀ ਸੀ ਪਰ ਵੈਰਾਗ ਆਦਿਕ ਸਾਧਨ ਪ੍ਰਪੱਕ ਨਹੀਂ ਸਨ ਤੇ ਭੋਲੀ=ਸਾਸਤ੍ਰਕ ਸੰਸਕਾਰ ਰਹਿਤ ਸੀ, ਫਿਰ ਵੀ ਪਤੀ ਦੇ ਅਨੰਦ ਨੂੰ ਸੁਤੇ ਹੀ ਮਾਣਦੀ ਹੈ ਭਾਵ ਪਤੀ ਪ੍ਰਮੇਸ਼ਰ ਸੁਤੇ ਹੀ ਆਪਣੇ ਵਿਚ ਰਾਵੈ=ਅਭੇਦ ਕਰ ਲੈਂਦਾ ਹੈ।

ਜਿਨਿ ਹਰਿ ਰਸੁ ਚਾਖਿਆ ਸਬਦਿ ਸੁਭਾਖਿਆ ਹਰਿ ਸਰਿ ਰਹੀ ਭਰਪੂਰੇ ॥

ਜਿਸ ਨੇ ਗੁਰ ਸ਼ਬਦ ਦਾ ਸੁਭਾਖਿਆ=ਭਲੀ ਪ੍ਰਕਾਰ ਉਚਾਰਨ ਕੀਤਾ ਹੈ ਤੇ ਹਰੀ ਰੂਪ ਸਤਸੰਗ ਸਰੋਵਰ ਵਿਚ ਮਿਲ ਰਹੀ ਹੈ ਜੋ ਕਿ ਬ੍ਰਹਮਾਨੰਦ ਰੂਪ ਜਲ ਨਾਲ ਹਰਿ=ਲੱਬਾਲੱਬ ਭਰਿਆ ਹੋਇਆ ਹੈ। ਉਸ ਨੇ ਹਰਿ=ਪਤੀ ਪ੍ਰਮਾਤਮਾ ਦੇ ਮਿਲਾਪ ਰੂਪੀ ਰਸ ਨੂੰ ਚਾਖਿਆ=ਮਾਣਿਆ ਹੈ।

ਨਾਨਕ ਕਾਮਣਿ ਸਾ ਪਿਰ ਭਾਵੈ ਸਬਦੇ ਰਹੈ ਹਦੂਰੇ ॥੨॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਉਹੀ ਜਗਿਆਸੂ ਰੂਪ ਇਸਤ੍ਰੀ ਪਿਰ=ਪਤੀ ਪ੍ਰਮਾਤਮਾ ਨੂੰ ਭਾਵੈ=ਭਾਉਂਦੀ ਹੈ ਜੋ ਸ਼ਬਦ ਦੀ ਕਮਾਈ ਦੁਆਰਾ ਪਤੀ ਦੇ ਹਦੂਰੇ=ਪਾਸ-ਕੋਲ ਰਹਿ ਰਹੀ ਹੈ। ਪ੍ਰਮੇਸ਼ਰ ਭਾਵੇਂ ਹੈ ਤਾਂ ਸਭਨਾਂ ਦੇ ਪਾਸ, ਪਰ ਕਮਾਈ ਤੋਂ ਬਿਨਾ ਉਸ ਵਿਚ ਜੁੜਿਆ ਨਹੀਂ ਜਾਂਦਾ।

ਸੋਹਾਗਣੀ ਜਾਇ ਪੁਛਹ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥

ਹੇ ਮੁਈਏ=ਪਿਆਰੀਏ ! ਜਿਨ੍ਹਾਂ ਨੇ ਹਿਰਦੇ ਵਿਚੋਂ ਆਪੁ=ਹੰਕਾਰ ਭਾਵ ਨਾ ਨੂੰ ਗਵਾਇਆ ਹੈ ਉਹਨਾਂ ਸੁਹਾਗਣਾਂ ਪਾਸ ਜਾ ਕੇ ਪਤੀ ਮਿਲਾਪ ਦੀ ਜੁਗਤ ਪੁਛਣਾ ਕਰ।

ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥

ਜਿਨ੍ਹਾਂ ਨੇ ਹਿਰਦੇ ਵਿਚੋਂ ਆਪੁ=ਹੰਕਾਰ ਨਹੀਂ ਗਵਾਇਆ ਮੁਈਏ=ਹੇ ਪਿਆਰੀਏ ! ਉਹਨਾਂ ਨੇ ਪਤੀ ਪ੍ਰਮੇਸ਼ਰ ਦਾ ਹੁਕਮ ਪਾਉਣਾ ਨਹੀਂ ਕੀਤਾ, ਵਾ ਹੁਕਮ ਕਰਨ ਵਾਲੇ ਪਤੀ ਦੇ ਅਨੰਦ ਨੂੰ ਨਹੀਂ ਪਾਉਣਾ ਕੀਤਾ।

ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗ ਸਿਉ ਰਲੀਆ ਮਾਣੈ ॥

ਜਿਨ੍ਹਾਂ ਨੇ ਆਪੁ=ਹੰਕਾਰ ਨੂੰ ਗਵਾਇਆ=ਨਾਸ ਕੀਤਾ ਹੈ ਉਹਨਾਂ ਨੇ ਪਿਰੁ=ਪਤੀ ਪ੍ਰਮਾਤਮਾਂ ਨੂੰ ਪ੍ਰਾਪਤ ਕਰ ਲਿਆ ਹੈ ਉਹ ਫਿਰ ਰੰਗ=ਪ੍ਰੇਮ ਸਿਉ=ਨਾਲ ਰਲੀਆ=ਖੁਸ਼ੀਆਂ ਨੂੰ ਮਾਣਦੀਆਂ ਭਾਵ ਭੋਗਦੀਆਂ ਹਨ।

ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥

ਜੋ ਪ੍ਰੇਮ ਵਿਚ ਰਾਤੀ=ਤਦਾਕਾਰ ਹੋਈ ਅਨਦਿਨੁ=ਰਾਤ ਦਿਨ ਨਾਮ ਨੂੰ ਵਖਾਣੈ=ਉਚਾਰਦੀ ਵਾ ਜਪਦੀ ਹੈ ਉਹ ਸਦਾ ਹੀ ਸਹਜੇ=ਗਿਆਨ ਕਰਕੇ ਮਾਤੀ=ਮਸਤ ਰਹਿੰਦੀ ਹੈ।

ਕਾਮਣਿ ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥

ਜੋ ਕਾਮਣਿ=ਇਸਤ੍ਰੀ ਵਡਭਾਗੀ=ਵਡਿਆਂ ਭਾਗਾਂ ਵਾਲੀ ਨੂੰ ਹਰਿ=ਵਾਹਿਗੁਰੂ ਕਾ=ਦਾ ਪ੍ਰੇਮੁ ਸੁਭਾਇਆ=ਚੰਗਾ ਲੱਗਾ ਹੈ ਉਸ ਦੀ ਅੰਤਰ ਆਤਮੇ ਲਿਵ=ਬਿਰਤੀ ਲੱਗੀ ਹੈ।

ਨਾਨਕ ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥੩॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਜਿਸ ਨੇ ਸਚੁ ਦੀ ਪ੍ਰਾਪਤੀ ਦਾ ਜਪ ਤਪ ਰੂਪੀ ਸ਼ਿੰਗਾਰ ਬਣਾਇਆ ਹੈ ਉਹ ਜਗਿਆਸੂ ਰੂਪ ਇਸਤ੍ਰੀ ਸਹਜੇ=ਗਿਆਨ ਕਰਕੇ ਪ੍ਰਭੂ ਵਿਚ ਰਾਤੀ=ਰੰਗੀ ਹੈ।

ਹਉਮੈ ਮਾਰਿ ਮੁਈਏ ਤੁ ਚਲੁ ਗੁਰ ਕੈ ਭਾਏ ॥

ਹੇ ਮੁਈਏ=ਪਿਆਰੀਏ! ਤੂੰ ਹਉਮੈ ਨੂੰ ਮਾਰਿ=ਨਾਸ ਕਰਕੇ ਗੁਰਾਂ ਦੇ ਭਾਏ=ਭਾਣੇ ਵਿਚ ਚੱਲ।

ਹਰਿ ਵਰੁ ਰਾਵਹਿ ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥

ਹੇ ਮੁਈਏ=ਪਿਆਰੀਏ! ਤੂੰ ਹਰਿ=ਵਾਹਿਗੁਰੂ ਵਰੁ=ਪਤੀ ਦੇ ਅਨੰਦ ਨੂੰ ਰਾਵਹਿ=ਮਾਣੇਗੀ ਅਤੇ ਹਮੇਸ਼ਾਂ ਹੀ ਸਰੂਪ ਰੂਪੀ ਨਿਜ=ਆਪਣੇ ਘਰ ਵਿਚ ਵਾਸਾ=ਵਸਣਾ ਪਾਏ=ਪਾਵੇਂਗੀ।

ਨਿਜ ਘਰਿ ਵਾਸਾ ਪਾਏ ਸਬਦੁ ਵਜਾਏ ਸਦਾ ਸੁਹਾਗਣਿ ਨਾਰੀ ॥

ਜੋ ਸਤਿਗੁਰੂ ਜੀ ਦੇ ਸਬਦੁ=ਉਪਦੇਸ਼ ਨੂੰ ਵਜਾਏ=ਉਚਾਰਦੀ ਹੈ ਉਹ ਆਪਣੇ ਸਰੂਪ ਘਰ ਵਿਚ ਵਾਸਾ=ਪ੍ਰਾਪਤ ਕਰ ਲੈਂਦੀ ਹੈ ਅਤੇ ਉਹ ਇਸਤਰੀ ਸਦਾ ਹੀ ਸੁਹਾਗਣਿ=ਸੁਹਾਗਵੰਤੀ ਹੈ।

ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ ਕੰਤਿ ਸਵਾਰੀ ॥

ਜੋ ਪਿਰੁ=ਪਤੀ ਰਲੀਆਲਾ=ਖੁਸ਼ੀਆ ਕਰਨ ਵਾਲਾ, ਜੋਬਨੁ=ਜੁਆਨੀ ਬਾਲਾ=ਵਾਲਾ ਹੈ ਭਾਵ ਬਾਲਕ ਬਿਰਧ ਨਹੀਂ ਹੁੰਦਾ ਉਸ ਪਤੀ ਨੇ ਅਨਦਿਨੁ=ਰਾਤ ਦਿਨ ਜਗਿਆਸੂ ਰੂਪ ਇਸਤ੍ਰੀ ਦੀ ਬੁੱਧੀ ਰੂਪ ਸੇਜਾ ਨੂੰ ਸਵਾਰਨਾ ਕੀਤਾ ਹੈ ਭਾਵ ਉਸ ਦਾ ਚਿੱਤ ਸੁਧ ਕਰ ਦਿੰਦਾ ਹੈ।

ਯਥਾ— ੧. ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥ [ਧਨਾਸਰੀ ਮਹਲਾ ੧, ਅੰਗ ੬੬੦]

੨. ਨਾ ਇਹੁ ਬੁਢਾ ਨਾ ਇਹੁ ਬਾਲਾ ॥ ਨਾ ਇਸੁ ਦੁਖੁ ਨਹੀ ਜਮ ਜਾਲਾ ॥

[ਗੋਡ ਮਹਲਾ ੫, ਅੰਗ ੮੬੮]

੩. ਓਹੁ ਨ ਬਾਲਾ ਬੁਢਾ ਭਾਈ ॥

[ਆਸਾ ਮਹਲਾ ੫, ਅੰਗ ੩੭੮]

ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥

ਜਿਸ ਦੇ ਮਸਤਕਿ=ਮੱਥੇ ਦਾ ਸ਼੍ਰੇਣ ਭਾਗ ਭਾਵ ਪੁੰਨ ਕਰਮ ਹੈ ਉਹ ਸੱਚੇ ਗੁਰਾਂ ਦੇ ਸਬਦਿ=ਉਪਦੇਸ਼ ਕਰਕੇ ਹਰਿ=ਵਾਹਿਗੁਰੂ ਪਤੀ ਦੇ ਸੋਹਾਗੋ=ਅਨੰਦ ਨੂੰ ਪਾ ਕੇ ਸੁਹਾਏ=ਸ਼ੋਭਾ ਵਾਲੀ ਹੁੰਦੀ ਹੈ।

ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥੪॥੧॥

ਸਤਿਗੁਰੂ ਜੀ ਫੁਰਮਾਉਂਦੇ ਹਨ ਕਿ ਜਿਹੜੀ ਜਗਿਆਸੂ ਰੂਪ ਕਾਮਣਿ=ਇਸਤ੍ਰੀ ਸਤਿਗੁਰਾਂ ਦੇ ਭਾਏ=ਭਾਣੇ ਵਿਚ ਚਲੇਗੀ ਉਹ ਹਰੀ ਦੇ ਰੰਗਿ=ਅਨੰਦ ਵਿਚ ਰਾਤੀ=ਤਦਾਕਾਰ ਹੋਏਗੀ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੩੨

[ਆਦਿ ਅੰਗ ੫੬੯]

ਵਡਹੰਸ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥
 ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ
 ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ
 ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥ ਰਤਨ ਪਦਾਰਥ ਵਣਜੀਅਹਿ
 ਜਾਂ ਸਤਿਗੁਰੁ ਦੇਇ ਬੁਝਾਏ ॥੧॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੁਝੁ
 ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ
 ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੁਝੈ ਸੁਖੁ ਨ ਹੋਈ ॥ ਆਵਣ ਜਾਣਾ
 ਕਦੇ ਨ ਚੁਕੈ ਮਾਇਆ ਮੋਹੁ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥
 ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੈ ਕੈ ਦਰਬਾਰਾ ਰਾਮ ॥ ਖੋਟੇ ਦਰਗਹ ਸੁਟੀਅਨਿ ਉਭੇ ਕਰਨਿ
 ਪੁਕਾਰਾ ਰਾਮ ॥ ਉਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ
 ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ ਕਰਿ
 ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ ਰਾਮ ॥੩॥ ਆਪਿ ਕਰੇ ਕਿਸੁ
 ਆਖੀਐ ਹੋਰੁ ਕਰਣਾ ਕਿਛੁ ਨ ਜਾਈ ਰਾਮ ॥ ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ
 ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ
 ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰੁ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ
 ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੁ ਨ ਜਾਈ ॥੪॥੪॥

ਵਡਹੰਸ ਮਹਲਾ ੩ ॥

ਇਸ ਅੰਮ੍ਰਿਤ ਬਚਨ ਰੂਪ ਮੁਖਵਾਕ ਵਿਚ ਤੀਜੇ ਸਤਿਗੁਰੂ ਗੁਰੂ ਅਮਰਦਾਸ ਜੀ ਕੁਝ ਸ਼੍ਰੇਣ ਅੰਤਰੀਵ ਰਤਨ ਪਦਾਰਥਾਂ ਦੇ ਖਰੀਦਨ ਦੀ ਗੱਲ ਜੋ ਜਗਿਆਸੂ ਨੂੰ ਸਤਿਗੁਰਾਂ ਨੇ ਸਮਝਾਈ ਹੈ ਉਸ ਦਾ ਜ਼ਿਕਰ ਕਰਦੇ ਹਨ।

ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥

ਹੇ ਜਗਿਆਸੂ ! ਰਾਮ=ਰਮੇ ਹੋਏ ਵਿਆਪਕ ਦੇ ਸਰਗੁਣ ਸਰੂਪ ਸਤਿਗੁਰਾਂ ਨੇ ਜਣਾ ਦਿੱਤਾ ਹੈ ਕਿ ਰਤਨ=ਬੈਰਾਗ ਆਦਿਕ ਪਦਾਰਥਾਂ ਨੂੰ ਖਰੀਦਨਾ ਕਰ। ਸ਼ਬਦ ਨਾਮ ਰੂਪੀ ਰਤਨ ਪਦਾਰਥ ਨੂੰ ਵਣਜੀਅਹਿ=ਖਰੀਦਨਾ ਕਰੋ।

ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥

ਹੇ ਭਾਈ ਲਾਹਿਆਂ ਵਿਚੋਂ ਅਸਲੀ ਲਾਭ ਹਰਿ=ਵਾਹਿਗੁਰੂ ਦੀ ਭਗਤੀ ਵਿਚ ਹੈ। ਜਿਨ੍ਹਾਂ ਦੇ ਅੰਦਰ ਸਤ ਸੰਤੋਖ ਆਦਿ ਗੁਣ ਹਨ ਉਨ੍ਹਾਂ ਦੀ ਗੁਣੀ=ਪ੍ਰਮੇਸ਼ਰ ਵਿਚ ਸਮਾਈ ਹੋ ਗਈ ਹੈ, ਵਾ-ਗੁਣੀ ਤਤਵੇਤਿਆਂ ਦੀ ਗੁਣ=ਗਿਆਨ ਵਿਚ ਸਮਾਈ ਹੋ ਗਈ ਹੈ।

ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥

ਜਿਸਨੂੰ ਵਾਹਿਗੁਰੂ ਨੇ ਆਪ ਹੀ ਸਮਝਾਇਆ ਹੈ ਉਸਨੇ ਸੰਸਾਰ ਵਿੱਚ ਭਗਤੀ ਦਾ ਲਾਹਾ ਖੱਟਿਆ ਹੈ ਅਤੇ

ਏਸੇ ਭਗਤੀ ਦੇ ਗੁਣ ਕਰਕੇ ਜਗਿਆਸੂ ਗੁਣੀ=ਪ੍ਰਮਾਤਮਾ ਵਿਚ ਸਮਾ ਗਏ ਹਨ।

ਬਿਨੁ ਭਗਤੀ ਸੁਖੁ ਨ ਹੋਈ ਦੂਜੈ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥

ਭਗਤੀ ਤੋਂ ਹੀਣੇ ਨੂੰ ਕਦਾਚਿੱਤ ਆਤਮਿਕ ਸੁਖ ਨਹੀਂ ਹੁੰਦਾ। ਜਿਸ ਦੇ ਹਿਰਦੇ ਵਿਚ ਦੂਜੈ=ਦੁਵੈਤ ਭਾਵ ਹੈ ਉਸ ਨੇ ਆਪਣੀ ਪਤਿ=ਇੱਜ਼ਤ ਖੋਈ=ਨਾਸ ਕਰ ਲਈ ਹੈ। ਗੁਰਮਤਿ=ਗੁਰੂ ਦੀ ਮੱਤ ਧਾਰਨ ਕਰਨ ਵਾਲਿਆਂ ਨੂੰ ਇਕ ਨਾਮ ਦਾ ਹੀ ਅਧਾਰੇ=ਆਸਰਾ ਹੈ।

ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥

ਵਾਹਿਗੁਰੂ ਨਾਮ ਦੇ ਵਾਪਾਰਿ=ਕਹੀਏ ਵਣਜ ਵਿਚ ਸਦਾ=ਹਮੇਸ਼ਾ, ਲਾਭੁ=ਨਫਾ ਹੈ। ਪਰ ਜਿਸ ਨੂੰ ਵਾਹਿਗੁਰੂ ਇਸ ਦੇ ਵਪਾਰ ਵਿਚ ਲਾਵੇ ਸੋਈ ਲੱਗਦਾ ਹੈ।

ਰਤਨੁ ਪਦਾਰਥੁ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥੧॥

ਜਦੋਂ ਜਗਿਆਸੂ ਨੂੰ ਸਤਿਗੁਰੂ ਜੀ ਇਹ ਗੱਲ ਸਮਝਾ ਦੇਣ ਭਾਵ ਬਿਬੇਕ ਬੁਧ ਦੇ ਦੇਣ, ਤਦ ਰਤਨ ਰੂਪ ਨਾਮ ਪਦਾਰਥ ਦਾ ਵਣਜ ਕਰ ਸਕੀਦਾ ਹੈ।

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥

ਰਾਮ=ਹੇ ਭਾਈ! ਸਾਰਿਆਂ ਦੁਖਾਂ ਦਾ ਕਾਰਣ ਮਾਇਆ ਦਾ ਮੋਹ ਹੈ, ਇਸ ਲਈ ਇਹ ਮਾਇਆ ਦਾ ਵਪਾਰ ਕਰਨਾ ਖੋਟਾ ਹੈ, ਕਿਉਂਕਿ ਇਸ ਦਾ ਦਰਗਾਹੇ ਕੋਈ ਫੁੱਟੀ ਕੌਡੀ ਮੁੱਲ ਨਹੀਂ ਹੈ।

ਕੁੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥

ਜੋ ਪੁਰਸ਼ ਕੁੜੁ=ਝੂਠ ਬੋਲ ਕੇ ਬਿਖੁ=ਜ਼ਹਿਰ ਭਾਵ ਮਾਇਆ ਰੂਪੀ ਜ਼ਹਿਰ ਨੂੰ ਝੂਠ ਬੋਲ ਕੇ ਇਕੱਠੀ ਕਰਦੇ ਹਨ ਅਤੇ ਫਿਰ ਉਸ ਮਾਇਆ ਨੂੰ ਅਨੇਕਾਂ ਪਦਾਰਥਾਂ ਦੇ ਰੂਪ ਖਾਂਦੇ ਹਨ ਇਹ ਜ਼ਹਿਰ ਖਾਣ ਦੇ ਤੁਲ ਹੈ ਇਸ ਦੇ ਖਾਣ ਨਾਲ ਰਾਮ=ਹੇ ਭਾਈ ਬਹੁਤ ਹੀ ਵਿਕਾਰਾਂ ਵਿਚ ਵਾਧਾ ਹੁੰਦਾ ਹੈ।

ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥

ਇਹ ਸਾਰਾ ਸੰਸਾਰ ਜੋ ਸੰਸਾਰ ਰੂਪ ਹੈ ਇਸ ਵਿਚ ਬਹੁਤ ਵਿਕਾਰ ਹੀ ਵੱਧਦੇ ਹਨ ਤੇ ਇਸ ਅਗਿਆਨੀ ਜੀਵ ਨੇ ਨਾਮ ਤੋਂ ਬਿਨਾਂ ਪਤਿ=ਇੱਜ਼ਤ ਖੋਈ=ਗਵਾ ਲਈ ਹੈ।

ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੁਝੇ ਸੁਖੁ ਨ ਹੋਈ ॥

ਪੰਡਿਤ=ਵਿਦਵਾਨ ਲੋਕ ਗ੍ਰੰਥ ਨੂੰ ਪੜ੍ਹ ਪੜ੍ਹ ਕੇ ਵਾਦੁ=ਝਗੜੇ ਨੂੰ ਕਥਨ ਕਰਦੇ ਹਨ ਪਰ ਸਮਝੇ ਤੋਂ ਬਿਨਾਂ ਸੁਖ ਪ੍ਰਾਪਤ ਨਹੀਂ ਹੁੰਦਾ ਭਾਵ ਪੜ੍ਹਿਆਂ ਹੀ ਸੁਖ ਪ੍ਰਾਪਤ ਨਹੀਂ ਹੁੰਦਾ ਸਗੋਂ ਸੁਖ ਤਾਂ ਵਿਚਾਰ ਵਿਚ ਹੀ ਹੈ।

ਆਵਣ ਜਾਣਾ ਕਦੇ ਨ ਚੁਕੈ ਮਾਇਆ ਮੋਹੁ ਪਿਆਰਾ ॥

ਮਾਇਆ ਦੇ ਮੋਹੁ ਵਿਚ ਪਿਆਰ ਕਰਨ ਵਾਲੇ ਜੋ ਪੁਰਸ਼ ਹਨ ਉਹਨਾਂ ਦਾ ਆਵਣ ਜਾਣਾ ਭਾਵ ਜੰਮਣਾ ਮਰਣਾ ਕਦੇ ਵੀ ਚੁਕੈ=ਦੂਰ ਨਹੀਂ ਹੁੰਦਾ।

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥੨॥

ਮਾਇਆ ਦਾ ਮੋਹੁ ਹੀ ਸਾਰੇ ਦੁਖਾਂ ਦਾ ਕਾਰਣ ਹੈ ਅਤੇ ਇਹ ਵਪਾਰ ਭਾਵ ਮਾਇਆ ਦਾ ਲੈਣ ਦੇਣ ਖੋਟਾ=ਨਿਕੰਮਾ ਹੈ।

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥

ਉਸ ਰਾਮ=ਰਮੇ ਹੋਏ ਪ੍ਰਮਾਤਮਾ ਦੇ ਸੱਚੇ ਦਰਬਾਰ ਵਿਚ ਸਭ ਭਲੇ ਬੁਰੇ ਜੀਵ ਪਰਖੀਅਨਿ=ਪਰਖੇ ਜਾਂਦੇ ਹਨ ਤੇ ਜੀਵ ਚੰਗੇ ਅਤੇ ਮੰਦੇ ਕਰਮਾਂ ਅਨੁਸਾਰ ਸੁੱਖ ਅਤੇ ਦੁੱਖ ਪ੍ਰਾਪਤ ਕਰਦੇ ਹਨ।

ਖੋਟੇ ਦਰਗਹ ਸੁਟੀਅਨਿ ਉਭੇ ਕਰਨਿ ਪੁਕਾਰਾ ਰਾਮ ॥

ਖੋਟੇ ਪੁਰਸ਼ ਰਾਮ=ਰਮੇ ਹੋਏ ਪ੍ਰਮਾਤਮਾ ਦੀ ਦਰਗਾਹ ਵਿਚ ਨਿਰਾਦਰ ਭਾਵ ਬੇਇੱਜ਼ਤ ਕਰਕੇ ਸੁੱਟੇ ਜਾਂਦੇ ਹਨ ਤੇ ਐਸੀ ਹਾਲਤ ਹੁੰਦੀ ਹੈ ਕਿ ਬੁਰੇ ਉਤੇ ਉਭੇ=ਖੜ੍ਹੇ ਹੋ ਕੇ ਪੁਕਾਰਾ=ਫਰਿਆਦਾਂ ਕਰਦੇ ਹਨ।

ਉਭੇ ਕਰਨਿ ਪੁਕਾਰਾ ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥

ਇਹ ਜੀਵ ਮੁਗਧ=ਮੂਰਖਾਂ ਦਾ ਵੀ ਗਵਾਰਾ=ਮੂਰਖ ਹੈ ਤੇ ਮਨਮੁਖ ਬੇਅਰਥ ਜਨਮ ਗਵਾ ਕੇ ਸਮਾ ਲੰਘਾਕੇ ਉਭੇ=ਖੜ੍ਹੇ ਹੋ ਕੇ ਪੁਕਾਰਾ=ਫਰਿਆਦਾਂ ਕਰਦੇ ਹਨ।

ਬਿਖਿਆ ਮਾਇਆ ਜਿਨਿ ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥

ਮਾਇਆ ਇਕ ਐਸੀ ਬਿਖਿਆ=ਜ਼ਹਿਰ ਹੈ ਜਿਸ ਨੇ ਸਾਰੇ ਜਗਤੁ=ਸੰਸਾਰ ਨੂੰ ਪ੍ਰਮਾਤਮਾ ਵਲੋਂ ਭੁਲਾਇਆ ਹੈ। ਮਾਇਆ ਵਿਚ ਇਸ ਦੀ ਰੁਚੀ ਲੱਗਣ ਕਰਕੇ ਇਸ ਜੀਵ ਨੂੰ ਸਚਾ ਨਾਮ ਨ ਭਾਇਆ=ਚੰਗਾ ਨਹੀਂ ਲਗਦਾ।

ਮਨਮੁਖ ਸੰਤਾ ਨਾਲਿ ਵੈਰੁ ਕਰਿ ਦੁਖੁ ਖਟੇ ਸੰਸਾਰਾ ॥

ਮਨਮੁਖ ਪੁਰਸ਼ ਸ਼ਾਂਤ ਆਤਮਾ ਵਾਲੇ ਸਤਿਗੁਰਾਂ ਵਾ ਸੰਤਾਂ ਨਾਲ ਵੈਰ ਕਰਕੇ ਸੰਸਾਰ ਵਿਚ ਦੁਖ ਖਟੇ=ਪ੍ਰਾਪਤ ਕਰਦੇ ਹੈ।

ਖੋਟੇ ਖਰੇ ਪਰਖੀਅਨਿ ਤਿਤੁ ਸਚੇ ਦਰਵਾਰਾ ਰਾਮ ॥੩॥

ਉਸ ਰਾਮ=ਵਿਆਪਕ ਪ੍ਰਮਾਤਮਾ ਦੇ ਸਚੇ ਦਰਬਾਰ ਵਿਚ ਖੋਟੇ ਖਰੇ=ਬੁਰੇ ਭਲੇ ਭਾਵ ਪਾਪੀ ਪੁੰਨੀ, ਚੰਗੇ ਮੰਦੇ ਪਰਖੀਅਨਿ=ਪਰਖੇ ਜਾਂਦੇ ਹਨ।

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੁ ਨ ਜਾਈ ਰਾਮ ॥

ਰਾਮ=ਪ੍ਰਮਾਤਮਾ ਆਪ ਹੀ ਸਭ ਕੁਝ ਕਰਦਾ ਹੈ, ਅਸੀਂ ਬੁਰਾ ਭਲਾ ਕਿਸਨੂੰ ਆਖੀਐ ਵਾਹਿਗੁਰੂ ਤੋਂ ਬਿਨਾਂ ਹੋਰ ਕਿਸੇ ਪਾਸੋਂ ਕੁਝ ਨਹੀਂ ਕੀਤਾ ਜਾਂਦਾ।

ਜਿਤੁ ਭਾਵੈ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥

ਜਿਸ ਪਾਸੇ ਵਾਹਿਗੁਰੂ ਚਾਹੁੰਦਾ ਹੈ ਉਸੇ ਪਾਸੇ ਲਾਉਂਦਾ ਹੈ ਜਿਵੇਂ ਰਾਮ=ਵਾਹਿਗੁਰੂ ਦੀ ਵਡਿਆਈ=ਇੱਛਾ ਹੁੰਦੀ ਹੈ ਉਸੇ ਤਰ੍ਹਾਂ ਕਰਦਾ ਹੈ।

ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥

ਜਿਵੇਂ ਉਸ ਵਾਹਿਗੁਰੂ ਦੀ ਵਡਿਆਈ=ਇੱਛਾ ਹੁੰਦੀ ਹੈ ਤਿਵੇਂ ਕਰਾਉਂਦਾ ਹੈ। ਆਪਣੇ ਆਪ ਨਾ ਕੋਈ ਵਰੀਆਮੁ=ਸੂਰਮਾ ਹੈ ਅਤੇ ਨਾ ਕੋਈ ਫੁਸੀ=ਕਾਇਰ ਹੈ।

ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥

ਜਗਤ ਦਾ ਜੀਵਨ ਰੂਪ ਪ੍ਰਮਾਤਮਾ, ਆਪ ਹੀ ਜੀਵਾਂ ਦਾ ਦਾਤਾ ਹੈ ਤੇ ਆਪ ਹੀ ਕਰਮ ਬਿਧਾਤਾ=ਫਲਬਰਦਾਤਾ ਹੈ ਤੇ ਸੋਈ=ਉਹ ਆਪ ਹੀ ਵਾਹਿਗੁਰੂ ਵੱਡੇ-ਵੱਡੇ ਪਾਪੀਆਂ ਨੂੰ ਬਖਸ਼ਣ ਵਾਲਾ ਹੈ।

ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥

ਸਤਿਗੁਰੂ ਜੀ ਕਥਨ ਕਰਦੇ ਹਨ ਕਿ ਗੁਰਾਂ ਦੀ ਕਿਰਪਾ ਦੁਆਰਾ ਆਪੁ=ਹੰਕਾਰ ਨੂੰ ਜੀਵ ਭਾਵ ਤੋਂ ਗਵਾਈਏ ਤਾਂ ਨਾਮੀ ਦੇ ਨਾਮ ਨੂੰ ਚਿੰਤਨ ਕਰਕੇ ਪਤਿ=ਇੱਜ਼ਤ ਪਾਈ=ਪ੍ਰਾਪਤ ਕਰੀਦੀ ਹੈ ਆਪਾ ਭਾਵ ਜੋ ਹੰਕਾਰ ਹੈ ਇਸ ਹਉਮੈ ਦੇ ਪੜਦੇ ਕਰਕੇ ਹੀ ਵਾਹਿਗੁਰੂ ਨਜ਼ਰ ਨਹੀਂ ਆਉਂਦਾ, ਹਉਮੈ ਦੇ ਕਾਰਣ ਹੀ ਜੰਮਦਾ ਮਰਦਾ ਹੈ। ਵੱਡੇ ਵੱਡੇ ਤਿਆਗੀ ਘਰ ਤਿਆਗ ਸਕਦੇ ਹਨ ਪਰ ਹਉਮੈ ਨਹੀਂ, ਐਸੇ ਤਿਆਗ ਦਾ ਗੁਰਮਤਿ ਵਿਚ ਖੰਡਨ ਹੈ,

ਯਥਾ— ਬਿਨੁ ਹਉ ਤਿਆਗਿ ਕਹਾ ਕੋਉ ਤਿਆਗੀ ॥

[ਭੈਰਉ ਮ: ੫, ਅੰਗ ੧੧੪੦]

ਹਉਮੈ ਦੇ ਤਿਆਗ ਤੋਂ ਬਿਨਾਂ ਕੋਈ ਤਿਆਗੀ ਕਾਹਦਾ ਹੈ, ਮਾਇਆ ਦਾ ਤਿਆਗ ਤਾਂ ਹੋ ਸਕਦਾ ਹੈ ਪਰ ਕੀ ਹੋਇਆ ਜੇ ਐਸਾ ਨਕਲੀ ਮਾਇਆ ਦਾ ਤਿਆਗੀ ਬਣ ਗਿਆ ਜਦੋਂ ਮਾਨ ਨਹੀਂ ਤਿਆਗਿਆ ਮਾਨ ਹੀ ਸਾਰਿਆਂ ਨੂੰ ਖਾ ਰਿਹਾ ਹੈ।

ਯਥਾ— ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥

ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥

[ਸਲੋਕ ਕਬੀਰ, ਅੰਗ ੧੩੭੨]

ਵੱਡੇ ਵੱਡੇ ਮੁਨੀਵਰ=ਸ਼ੇਸ਼ਟ ਮੁਨੀ ਵੀ ਮਾਨ ਨੇ ਖਾ ਲਏ ਹਨ। ਜੋ ਭੀ ਜੀਵ ਕਰਮਾ ਕਰਦਾ ਹੈ ਮਾਨ ਘਟਦਾ ਨਹੀਂ ਬਲਕਿ ਵੱਧਦਾ ਹੀ ਹੈ। ਜਾਂਦਾ ਕਿਵੇਂ ਹੈ, ਗੁਰਪਰਸਾਦੀ=ਗੁਰੂ ਦੀ ਕਿਰਪਾ ਨਾਲ ਹੀ ਹਉਮੈ ਜਾਂਦੀ ਹੈ, ਜਿੰਨਾ ਚਿਰ ਹਉਮੈ ਨਾ ਜਾਵੇ ਲੋਕ ਪਰਲੋਕ ਵਿਚ ਬੋਇੱਜ਼ਤ ਹੁੰਦਾ ਹੈ, ਜਿਨ੍ਹਾਂ ਨੇ ਗੁਰੂ ਕ੍ਰਿਪਾ ਨਾਲ ਹਉਮੈ ਨੂੰ ਗੁਆਇਆ ਹੈ ਉਨ੍ਹਾਂ ਨੇ ਨਾਮ ਦੁਆਰਾ ਹੀ ਪਤ ਪਾਈ ਹੈ ਨਾਮ ਤੋਂ ਬਿਨਾਂ ਪਤਿ=ਇੱਜ਼ਤ ਨਹੀਂ ਹੈ।

ਯਥਾ— ੧. ਵਣਜੁ ਵਾਪਰੁ ਵਣਜੈ ਵਾਪਾਰੀ ॥ ਵਿਣੁ ਨਾਵੈ ਕੈਸੀ ਪਤਿ ਸਾਰੀ ॥

[ਰਾਮਕਲੀ ਮ: ੧, ਅੰਗ ੯੩੧]

੨. ਨਾਨਕ ਠਗਿਆ ਮੁਠਾ ਜਾਇ ॥ ਵਿਣੁ ਨਾਵੈ ਪਤਿ ਗਇਆ ਗਵਾਇ ॥੧॥

[ਵਾਰ ਮਾਝ ਮ: ੧, ਅੰਗ ੧੪੨]

੩. ਵਿਣੁ ਨਾਵੈ ਪਤਿ ਕਬਹੁ ਨ ਹੋਇ ॥੧॥

[ਪ੍ਰਭਾਤੀ ਮ: ੧, ਅੰਗ ੧੩੨੭]

੪. ਕੁੜੁ ਕਲਰੁ ਤਨੁ ਭਸਮੈ ਢੇਰੀ ॥ ਬਿਨੁ ਨਾਵੈ ਕੈਸੀ ਪਤਿ ਤੇਰੀ ॥

[ਮਾਰੂ ਮ: ੧, ਅੰਗ ੧੦੩੧]

੫. ਨਾਨਕ ਕਰੁ ਨ ਸੀਝਈ ਬਿਨੁ ਨਾਵੈ ਪਤਿ ਜਾਇ ॥

[ਗਉੜੀ ਮ: ੫, ਅੰਗ ੨੬੮]

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੁ ਨ ਜਾਈ ॥੪॥੪॥

ਵਾਹਿਗੁਰੂ ਆਪ ਹੀ ਸਭ ਕੁਝ ਕਰਦਾ ਹੈ ਤਾਂ ਫਿਰ ਕਿਸਨੂੰ ਆਖੀਐ=ਕਹੀਏ, ਕਿਉਂਕਿ ਹੋਰ ਕਿਸੇ ਤੋਂ ਕੁਝ ਕੀਤਾ ਨਹੀਂ ਜਾਂਦਾ ਵਾ ਕਿਸੇ ਦਾ ਕੀਤਾ ਕੁਝ ਨਹੀਂ ਹੋ ਸਕਦਾ ਸਭ ਉਸ ਦੀ ਰਜ਼ਾ ਵਿਚ ਹੋ ਰਿਹਾ ਹੈ।

ਯਥਾ— ਹੁਕਮੇ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥

[ਜਪੁ ਜੀ ਸਾਹਿਬ, ਅੰਗ ੧]

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥

ਮੁਖਵਾਕ ਨੰਬਰ ੩੩

[ਆਦਿ ਅੰਗ ੫੭੧]

ਵਡਹੰਸ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥
 ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ
 ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੀਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ
 ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ
 ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ
 ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ
 ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ
 ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ
 ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ
 ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ
 ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ
 ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥
 ਜੋ ਹਰਿ ਮਤਿ ਦੇਇ ਸਾ ਉਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ
 ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰੁ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ
 ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥
 ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਵਡਹੰਸ ਮਹਲਾ ੩ ॥

ਇਸ ਅੰਮ੍ਰਿਤ ਬਚਨ ਵਿਚ ਗੁਰਦੇਵ ਪਿਤਾ ਫੁਰਮਾਉਂਦੇ ਹਨ ਕਿ ਸੰਸਾਰ ਸਾਰਾ ਹੀ ਆਉਣ ਜਾਣ ਵਾਲਾ ਹੈ ਤੇ ਅੰਤ ਨੂੰ ਸੱਚ ਨਾਲ ਛੁਟਕਾਰਾ ਹੈ।

ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥

ਹੇ ਮੇਰੇ ਮਨ! ਆਵਾਗਉਣੁ=ਆਉਣ ਜਾਣ ਭਾਵ ਜੰਮਣ ਮਰਨ ਵਾਲਾ ਇਹ ਸੰਸਾਰ=ਸੰਸਿਆਂ ਦਾ ਘਰ ਹੈ ਅੰਤ ਨੂੰ ਪ੍ਰਸੰਸਾਰ ਦੀ ਦਰਗਾਹ ਵਿਚ ਸੱਚ ਦੇ ਅਧਾਰ ਤੇ ਨਿਬੇੜਾ=ਨਿਆਂ ਹੁੰਦਾ ਹੈ, ਵਾ ਸੱਚੇ ਨਾਮ ਦੇ ਚਿੰਤਨ ਕਰਕੇ ਜੀਵ ਦਾ ਨਿਬੇੜਾ=ਛੁਟਕਾਰਾ ਹੁੰਦਾ ਹੈ।

ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥

ਸੱਚੇ ਰਾਮ ਨਾਮ ਦੇ ਅਰਾਧਣ ਕਰਨ ਵਾਲੇ ਨੂੰ ਸੱਚਾ ਵਾਹਿਗੁਰੂ ਆਪ ਹੀ ਪਾਪਾਂ ਗੁਨਾਹਾਂ ਤੋਂ ਬਖਸ਼ ਲੈਂਦਾ ਹੈ। ਫਿਰ ਉਸ ਦਾ ਜੁਨੀਆਂ ਵਿਚ ਫੇਰਾ=ਚੱਕਰ ਨਹੀਂ ਹੁੰਦਾ।

ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥

ਮੁੜ ਕੇ ਭਾਵ ਦੁਬਾਰਾ ਸੰਸਾਰ ਵਿਚ ਫੇਰਾ=ਚੱਕਰ ਨਹੀਂ ਹੁੰਦਾ ਤੇ ਅੰਤਿ=ਅਖੀਰ ਨੂੰ ਸੱਚ ਨਾਮ ਦੇ ਚਿੰਤਨ

ਕਰਕੇ ਨਿਬੇੜਾ=ਛੁਟਕਾਰਾ ਹੁੰਦਾ ਹੈ ਪਰ ਗੁਰਮੁਖਾਂ ਨੂੰ ਪ੍ਰਲੋਕ ਵਿਚ ਵਡਿਆਈ=ਜਸ ਪ੍ਰਾਪਤ ਹੁੰਦਾ ਹੈ।

ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥

ਗੁਰਮੁਖ ਵਾਹਿਗੁਰੂ ਦੇ ਸਚੇ ਰੰਗਿ=ਪ੍ਰੇਮ ਵਿਚ ਰਾਤੇ=ਰੰਗੇ ਹੋਏ ਸਹਜੇ=ਸੁਭਾਵਕ ਹੀ ਮਾਤੇ=ਮਸਤ ਹਨ ਅਤੇ ਸਹਜੇ=ਸੁਭਾਵਕ ਹੀ ਪ੍ਰਮੇਸ਼ਰ ਵਿਚ ਸਮਾਈ=ਸਮਾ ਰਹੇ ਹਨ।

ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥

ਜਿਨ੍ਹਾਂ ਦੇ ਮਨਿ ਵਿੱਚ ਸੱਚਾ ਨਾਮ ਭਾਇਆ=ਚੰਗਾ ਲੱਗਾ ਹੈ ਉਹਨਾਂ ਨੇ ਸੱਚ ਰੂਪ ਵਾਹਿਗੁਰੂ ਨੂੰ ਮਨ ਵਿਚ ਵਸਾਇਆ ਹੈ ਸ਼ਬਦ ਵਿਚ ਰਤੇ=ਰੰਗੇ ਹੋਣ ਕਰਕੇ ਅੰਤ ਵੇਲੇ ਸੰਸਾਰ ਤੋਂ ਨਿਬੇਰਾ=ਛੁਟਕਾਰਾ ਹੁੰਦਾ ਹੈ।

ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਜੋ ਨਾਮ ਵਿਚ ਰਤੇ=ਰੰਗੇ ਹਨ ਉਹ ਨਾਮ ਕਰਕੇ ਸਚਿ=ਵਾਹਿਗੁਰੂ ਵਿਚ ਸਮਾਣੇ=ਅਭੇਦ ਹੋ ਗਏ ਹਨ ਉਹਨਾਂ ਦਾ ਭਵਜਲਿ=ਸੰਸਾਰ ਵਿਚ ਬਹੁਰਿ=ਮੁੜ ਕੇ ਫੇਰਾ=ਚੱਕਰ ਨਹੀਂ ਹੁੰਦਾ ਭਾਵ ਮੁਕਤ ਹੋ ਜਾਂਦੇ ਹਨ ਤੇ ਮੁੜ ਕੇ ਜੰਮਦੇ ਮਰਦੇ ਨਹੀਂ।

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥

ਮਾਇਆ ਦੀ ਜੋ ਮੋਹੁ=ਖਿੱਚ-ਪ੍ਰੀਤੀ ਹੈ ਇਹ ਸਭ ਜੀਵਾਂ ਨੂੰ ਬਰਲੁ=ਸੁਦਾ-ਝੱਲੋਪਣ ਦੇ ਸਹਿਤ ਕਰਨ ਵਾਲੀ ਹੈ। ਦਵੈਤ ਭਾਵਨਾ ਨੇ ਸਾਰੀ ਦੁਨੀਆਂ ਰਾਮ=ਵਿਆਪਕ ਵਾਹਿਗੁਰੂ ਵਲੋਂ ਖੁਆਈ=ਭੁਲਾਈ ਹੋਈ ਹੈ।

ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥

ਰਾਮ=ਹੇ ਭਾਈ! ਮਾਤਾ ਪਿਤਾ ਦਾ ਜੋ ਹੇਤੁ=ਹਿਤੁ-ਪ੍ਰੇਮ ਹੈ ਇਹ ਸਭ ਮੋਹੁ ਹੈ ਇਸ ਮੋਹੁ ਵਿਚ ਸ਼ਿਸ਼ਟੀ ਪਲਚਾਈ=ਫਸ ਰਹੀ ਹੈ।

ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥

ਪੂਰਬਲੀ ਕਮਾਈ ਅਨੁਸਾਰ ਇਸ ਹੇਤੇ=ਮੋਹ ਵਿਚ ਸਾਰੀ ਸ਼ਿਸ਼ਟੀ ਪਲਚਾਈ=ਫਸ ਰਹੀ ਹੈ ਇਸ ਮੋਹੁ ਨੂੰ ਕੋਈ ਮੇਟ ਨਹੀਂ ਸਕਦਾ।

ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥

ਜਿਸ ਵਾਹਿਗੁਰੂ ਨੇ ਸ਼ਿਸ਼ਟੀ ਸਾਜੀ=ਬਣਾਈ ਹੈ ਉਹ ਬਣਾ ਕੇ ਵੇਖੈ=ਦੇਖਭਾਲ ਭਾਵ ਰੱਖਿਆ ਕਰ ਰਿਹਾ ਹੈ ਤਿਸੁ=ਉਸ ਪ੍ਰਮਾਤਮਾ ਦੇ ਜੇਵਡੁ=ਜਿੱਡਾ ਵੱਡਾ ਹੋਰ ਕੋਈ ਨਹੀਂ ਹੈ।

ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥

ਮਨਮੁਖ ਅੰਧਾ=ਅਗਿਆਨੀ ਤ੍ਰਿਸ਼ਨਾਂ ਦੀ ਅੱਗ ਵਿਚ ਤਪਿ ਤਪਿ=ਸੜ-ਸੜ ਕੇ ਖਪੈ=ਖਪਦਾ ਭਾਵ ਨਾਸ ਹੁੰਦਾ ਹੈ ਕਿਉਂਕਿ ਗੁਰੂ ਦੇ ਸਬਦੈ=ਉਪਦੇਸ਼ ਤੋਂ ਬਿਨਾਂ ਕਿਸੇ ਦੇ ਹਿਰਦੇ ਵਿਚ ਸ਼ਾਂਤੀ ਨਹੀਂ ਆਉਂਦੀ।

ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਨਾਮ ਪ੍ਰਾਪਤੀ ਤੋਂ ਬਿਨਾਂ ਸੰਸਾਰ ਵਿਚ ਸਭੁ=ਹਰ ਕੋਈ ਭੁਲਾ=ਭੁਲਿਆ ਫਿਰਦਾ ਹੈ ਮਾਇਆ ਦੇ ਮੋਹ ਨੇ ਸਭ ਨੂੰ ਖੁਆਈ=ਭੁਲਾ ਦਿੱਤਾ ਹੈ।

ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥

ਰਾਮ=ਹੇ ਭਾਈ! ਇਹ ਜਗੁ=ਸੰਸਾਰ ਨੂੰ ਈਰਖਾ-ਦਵੈਸ਼ ਵਾ ਤ੍ਰਿਸ਼ਨਾਂ ਦੀ ਅਗਨੀ ਵਿਚ ਜਲਤਾ=ਸੜਦਾ ਦੇਖ ਕੇ ਗੁਰਮੁਖ ਹਰੀ ਸਰੂਪ ਗੁਰਾਂ ਦੀ ਸਰਣ ਵਿਚ ਭਜਿ=ਦੌੜ ਕੇ ਪਏ ਹਨ।

ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥

ਪੂਰੇ ਗੁਰਾਂ ਅੱਗੇ ਉਹ ਅਰਦਾਸਿ=ਬੇਨਤੀ ਕਰੀ=ਕਰਦੇ ਹਨ ਕਿ ਰਾਮ ਨਾਮ ਦੀ ਸਿਮਰਣ ਰੂਪ ਵਡਿਆਈ ਦੇ ਕੇ ਇਸ ਤ੍ਰਿਸ਼ਨਾਂ ਰੂਪ ਅੱਗ ਵਿਚੋਂ ਸਾਡੀ ਰਖਿ=ਰਖਿਆ ਕਰੋ।

ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥

ਹੇ ਸਤਿਗੁਰੂ ਜੀ ਮੈਨੂੰ ਸਰਣ ਪਏ ਨੂੰ ਰੱਖ ਲਵੋ ਹਰਿ ਨਾਮ ਜਪਣ ਦੀ ਵਡਿਆਈ ਬਖਸ਼ੋ ਤੁਹਾਡੇ ਜਿੱਡਾ ਹੋਰ ਕੋਈ ਦਾਤਾ ਨਹੀਂ ਹੈ।

ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥

ਜੇ ਸਤਿਗੁਰਾਂ ਦੀ ਸੇਵਾ ਵਿਚ ਲਗੇ ਹਨ ਉਹ ਵੱਡੇ ਭਾਗਾਂ ਵਾਲੇ ਹਨ ਉਹਨਾਂ ਨੇ ਜੁਗਾਂ ਜੁਗੰਤਰਾਂ ਵਿਚ ਇਕ ਰਸ ਰਹਿਣ ਵਾਲੇ ਵਾਹਿਗੁਰੂ ਨੂੰ ਜਾਤਾ=ਜਾਣ ਲਿਆ ਹੈ।

ਯਥਾ— ੧. ਜਾ ਕੈ ਮਸਤਕਿ ਭਾਗ ਸਿ ਸੇਵਾ ਲਾਇਆ ॥

[ਆਸਾ ਮਃ ੫, ਅੰਗ ੪੫੭]

੨. ਆਉ ਸਖੀ ਸੰਤ ਪਾਸਿ ਸੇਵਾ ਲਾਗੀਐ ॥

[ਆਸਾ ਮਃ ੫, ਅੰਗ ੪੫੭]

੩. ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੁ ਲਾਈ ॥

[ਮਾਰੂ ਮਃ ੧, ਅੰਗ ੧੦੧੧]

ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥

ਜੀਵ ਭਾਵੇਂ ਕਿਤਨੇ ਹੀ ਜਤ, ਸਤ, ਸੰਜਮ ਤੇ ਕਰਮਾਂ ਦੀ ਕਮਾਈ ਕਰ ਲਵੇ ਪਰ ਗੁਰੂ ਤੋਂ ਬਿਨਾਂ ਅੱਜ ਤੱਕ ਕਿਸੇ ਨੇ ਵੀ ਗਤਿ=ਮੁਕਤੀ ਨਹੀ ਪਾਈ=ਪ੍ਰਾਪਤ ਨਹੀਂ ਕੀਤੀ। ਇਸ ਤੁਕ ਵਿਚ ਆਏ ਚਾਰ ਪਦ : ਜਤ, ਸਤ, ਸੰਜਮ ਤੇ ਕਰਮ ਇਹਨਾਂ ਪਦਾਂ ਦੀ ਵਾਕਫੀਅਤ ਅਤੀ ਜ਼ਰੂਰੀ ਹੈ ਸੰਖੇਪ ਨਾਲ ਪਾਠਕਾਂ ਦੇ ਗਿਆਤ ਲਈ ਚਾਰੇ ਹੀ ਪਦਾਂ ਦਾ ਵੇਰਵਾ ਇਸ ਪ੍ਰਕਾਰ ਹੈ।

੧. ਜਤੁ—ਸੰਸਕ੍ਰਿਤ ਵਿਚ ਯਤ ਭਾਵ ਇੰਦਰਿਆਂ ਨੂੰ ਵਿਸ਼ਿਆਂ ਦੇ ਸਪੱਰਸ਼ ਤੋਂ ਰੋਕ ਕੇ ਇਸਤਰੀ ਸੰਜੋਗ ਤੋਂ ਬਚਣਾ।

ਯਥਾ— ਜੋਗੀ ਕਾ ਜਤੁ ਹੋਇ ॥

[ਵਾਰ ਸਾਰੰਗ ਮਹਲਾ ੧, ਅੰਗ ੧੨੪੦]

੨. ਸਤੁ—ਸੰਸਕ੍ਰਿਤ ਵਿਚ ਸਤੁਤਵ=ਤਿੰਨਾਂ ਗੁਣਾਂ ਵਿਚੋਂ ਤੀਸਰਾ ਗੁਣ-ਇਹ ਨੇਕੀ ਦਾ ਗੁਣ ਹੈ ਇਸ ਦੇ ਆਇਆ ਜੀਵ ਨੇਕ, ਸਖੀ, ਸਦਾਚਾਰੀ, ਪਵਿਤ੍ਰ, ਸੁਹਿਰਦ ਹੋ ਜਾਂਦਾ ਹੈ ਅਤੇ ਸਤੁ ਤੋਂ ਭਾਵ ਸਤਪ੍ਰਤੰਗੀ ਹੋਣਾ ਜੋ ਕੀਤੇ ਬਚਨ ਨੂੰ ਪੂਰਾ ਕਰਨ ਵਾਲ ਹੋਵੇ ਜਿਵੇਂ ਰਾਜਾ ਦਸਰਥ ਆਦਿਕ ਨੇ ਆਪਣੇ ਬਚਨ ਪੂਰੇ ਕੀਤੇ ਅਤੇ

ਹਰੀ ਚੰਦ, ਪ੍ਰਿਥੂ ਰਾਜਾ ਤੇ ਮਾਂਧਾਤਾ ਰਾਜਾ ਆਦਿਕ ਸਤੀ ਮੰਨੇ ਹਨ।

੩. ਸੰਜਮ—ਸੰਸਕ੍ਰਿਤ ਵਿਚ ਸੰਜਮ=ਇੰਦਰਿਆਂ ਨੂੰ ਵਿਸ਼ਿਆਂ ਵਲੋਂ ਸੰਕੋਚਣਾ

ਯਥਾ— **ਜੈਨ ਮਾਰਗ ਸੰਜਮ ਅਤਿ ਸਾਧਨ ॥**

[ਗਉੜੀ ਮ: ੫, ਅੰਗ ੨੬੫]

ਜੈਨ ਮਾਰਗ ਵਿਚ ਇੰਦਰਿਆਂ ਦੇ ਰੋਕਣ ਦਾ ਸਾਧਨ ਬਹੁਤ ਹੈ। ਯੋਗ ਮਾਰਗ ਵਿਚ “ਧਾਰਨਾ, ਧਿਆਨ ਤੇ ਸਮਾਧੀ” ਇਹਨਾਂ ਤਿੰਨਾਂ ਦੇ ਇਕੱਠ ਦਾ ਨਾਮ ਭੀ ਸੰਜਮ ਹੈ। ਦੂਸਰੇ ਨੂੰ ਪੀੜਾ ਦੇਣ ਤੋਂ ਰੁਕੇ ਰਹਿਣ ਨੂੰ ਵੀ ਸੰਜਮ ਆਖਦੇ ਹਨ।

੪. ਕਰਮ—ਕਰਮ ਚੰਗਾ ਅਤੇ ਮੰਦਾ ਦੋ ਰੂਪ ਕਰਕੇ ਜੀਵਾਂ ਨੂੰ ਪ੍ਰਾਪਤ ਹੈ ਚੰਗੇ ਕਰਮ ਦਾ ਫਲ ਚੰਗਾ ਤੇ ਮੰਦੇ ਕਰਮ ਫਲ ਮੰਦਾ ਹੀ ਹੁੰਦਾ ਹੈ। ਸੁਭ ਅਤੇ ਅਸੁਭ ਕਰਮ ਵਿਚੋਂ ਹੀ ਇਹਨਾਂ ਦੀਆਂ ਤਿੰਨ ਕਿਸਮਾਂ ਬਣਦੀਆਂ ਹਨ ਏਕ ਕਾਇਕ, ਦੁਤੀਆ ਵਾਚਕ, ਤ੍ਰਿਤੀਆ ਮਾਨਸਿਕ ਭਾਵ। ੧. ਕਾਇਕ=ਸਰੀਰ ਦੁਆਰਾ ਕੀਤੇ ਕਰਮ। ੨. ਵਾਚਕ=ਬੋਲਣ ਤੋਂ ਬਣਿਆ ਕਰਮ। ੩. ਮਾਨਸਿਕ=ਮਨ ਦੀ ਚਿਤਵਨੀ ਤੋਂ ਬਣਿਆ ਕਰਮ।

ਇਹਨਾਂ ਜਤ ਸਤ ਸੰਜਮ ਤੇ ਕਰਮਾਂ ਦੀ ਕਮਾਈ ਕੋਈ ਸਾਰੀ ਉਮਰ ਕਰਦਾ ਰਹੇ ਪਰ ਗੁਰਾਂ ਤੋਂ ਬਿਨਾਂ ਮੋਕਸ਼ ਨੂੰ ਪ੍ਰਾਪਤ ਨਹੀਂ ਹੁੰਦਾ।

ਯਥਾ— **੧. ਜਤੁ ਸਤੁ ਸੰਜਮ ਨਾਮੁ ਹੈ ਵਿਣੁ ਨਾਵੈ ਨਿਰਮਲੁ ਨ ਹੋਇ ॥** [ਸਿਰੀਰਾਗੁ ਮ: ੩, ਅੰਗ ੩੩]

੨. ਜਤੁ ਸਤੁ ਸੰਜਮੁ ਸਚੁ ਕਮਾਵੈ ਗੁਰਿ ਪੂਰੈ ਨਾਮੁ ਧਿਆਵਣਿਆ ॥ [ਮਾਝ ਮ: ੩, ਅੰਗ ੧੨੯]

੩. ਤੀਰਥ ਵਰਤ ਨੇਮ ਕਰਹਿ ਉਦਿਆਨਾ ॥ ਜਤੁ ਸਤੁ ਸੰਜਮੁ ਕਥਹਿ ਗਿਆਨਾ ॥

ਰਾਮ ਨਾਮ ਬਿਨੁ ਕਿਉ ਸੁਖੁ ਪਾਈਐ ਬਿਨੁ ਸਤਿਗੁਰ ਭਰਮੁ ਨ ਜਾਇਆ ॥

[ਮਾਰੂ ਮ: ੧, ਅੰਗ ੧੦੪੩]

ਇਹਨਾਂ ਸਾਰੇ ਪ੍ਰਮਾਣਾਂ ਤੋਂ ਸਿਧ ਹੈ ਕਿ ਗੁਰ ਕਿਰਪਾ ਤੋਂ ਬਿਨਾਂ ਜਤ ਸਤ ਸੰਜਮ ਕਰਮ ਕਿਸੇ ਕੰਮ ਨਹੀਂ।

ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਜੋ ਜਗਿਆਸੂ ਪ੍ਰਮੇਸ਼ਰ ਸਰੂਪ ਗੁਰਾਂ ਦੀ ਸ਼ਰਣ ਵਿਚ ਪਵੈ=ਪੈਂਦਾ ਹੈ ਉਸਨੂੰ ਗੁਰੂ ਜੀ ਸਬਦ=ਬ੍ਰਹਮ ਦੀ ਪ੍ਰਾਪਤੀ ਬੁਝਾਏ=ਸਮਝਾ ਦਿੰਦੇ ਹਨ।

ਜੋ ਹਰਿ ਮਤਿ ਦੇਇ ਸਾ ਉਪਜੈ ਹੋਰ ਮਤਿ ਨ ਕਾਈ ਰਾਮ ॥

ਹੇ ਰਾਮ=ਵਿਆਪਕ ਸਰੂਪ ਹਰਿ=ਵਾਹਿਗੁਰੂ ਜੀਵ ਨੂੰ ਜੋ ਤੂੰ ਮਤਿ=ਸਿਖਿਆ ਦਿੰਦਾ ਹੈ ਉਹੀ ਬੁੱਧੀ ਵਿਚ ਉਪਜੈ=ਪ੍ਰਗਟ ਹੁੰਦੀ ਹੈ। ਤੇਰੇ ਤੋਂ ਬਿਨਾਂ ਹੋਰ ਕੋਈ ਅਕਲ ਦੇਣ ਵਾਲਾ ਨਹੀਂ ਹੈ।

ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥

ਹੇ ਰਾਮ ਵਾਹਿਗੁਰੂ ਸਾਰਿਆਂ ਦੇ ਅੰਤਰਿ=ਅੰਦਰ ਅਤੇ ਬਾਹਰ ਇਕ ਤੂੰ ਹੀ ਹੈਂ ਤੇ ਤੂੰ ਆਪ ਹੀ ਜਗਿਆਸੂ ਨੂੰ ਇਹ ਸਿਖਿਆ ਬੁਝਾਈ=ਜਣਾਉਣ ਵਾਲਾ ਹੈਂ।

ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥

ਹੇ ਹਰਿ=ਵਾਹਿਗੁਰੂ ਜਿਨ੍ਹਾਂ ਨੂੰ ਤੂੰ ਆਪ ਹੀ ਸਿਖਿਆ ਦੇ ਕੇ ਆਪਣਾ ਆਪ ਬੁਝਾਈ=ਸਮਝਾ ਦਿੱਤਾ ਹੈ ਉਹਨਾਂ

ਨੂੰ ਅਵਰ=ਹੋਰ ਕੋਈ ਵੀ ਗੱਲ ਭਾਈ=ਚੰਗੀ ਨਹੀਂ ਲੱਗਦੀ ਭਾਵ ਨਾਮ ਰਸੀਆਂ ਨੂੰ ਨਾਮ ਰਸ ਹੀ ਚੰਗਾ ਲਗਦਾ ਹੈ ਉਹਨਾਂ ਗੁਰਮੁਖਾਂ ਨੇ ਹਰੀ ਨਾਮ ਰਸ ਦਾ ਚਾਖਿਆ=ਸੁਆਦ ਲੈਣਾ ਵਾ ਅਨੰਦ ਮਾਨਣਾ ਕੀਤਾ ਹੈ।

ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥

ਸਚੇ ਵਾਹਿਗੁਰੂ ਦੇ ਦਰਿ=ਦਰਬਾਰ ਵਿਚ ਉਹ ਸਦਾ ਹੀ ਸਾਚਾ=ਸਚਾ ਹੈ ਜਿਸ ਨੇ ਸੱਚੇ ਗੁਰ ਉਪਦੇਸ਼ ਨੂੰ ਸੁਭਾਖਿਆ=ਕਥਨ ਕੀਤਾ ਹੈ।

ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥

ਜਿਨ੍ਹਾਂ ਗੁਰਸਿਖਾਂ ਨੂੰ ਸਤਿਗੁਰਾਂ ਨੇ ਨਾਮ ਜਪਣ ਰੂਪ ਵਡਿਆਈ=ਸੋਭਾ ਦਿੱਤੀ ਹੈ ਉਹਨਾਂ ਨੇ ਅੰਤਹਕਰਣ ਰੂਪ ਘਰ ਵਿਚ ਹੀ ਸਰੂਪ ਰੂਪੀ ਨਿਜ=ਆਪਣੇ ਘਰ ਨੂੰ ਪਾਇਆ ਹੈ।

ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥੬॥

ਸਤਿਗੁਰੂ ਜੀ ਫੁਰਮਾਨ ਕਰਦੇ ਹਨ ਕਿ ਜੋ ਨਾਮ ਵਿਚ ਰਤੇ=ਭਿੱਜੇ ਹਨ ਸੇਈ=ਉਹੀ ਮਹਲੁ =ਸਰੂਪ ਨੂੰ ਪਾਇਨਿ=ਪਾਉਂਦੇ ਹਨ। ਜੋ ਸੱਚ ਨੂੰ ਵੀਚਾਰਦੀ ਹੈ ਸਾਈ=ਉਹੀ ਮਤਿ=ਬੁੱਧੀ ਪਰਵਾਣੁ=ਪ੍ਰਮਾਣਨੀਕ ਹੈ।

ਸਾਈ—ਬਿਨਾਂ ਬਿੰਦੀ ਤੋਂ ਬੋਲਣਾ ਹੈ।

ਵਾਹਿਗੁਰੂ ਜੀ ਕਾ ਖਾਲਸਾ ॥ ਵਾਹਿਗੁਰੂ ਜੀ ਕੀ ਫਤਹ ॥